

ਜ਼ਿਲ੍ਹਾ ਤਰਨਤਾਰਨ ਦੇ 417 ਪਿੰਡਾਂ ਨੂੰ ਸ਼ੈਚ ਮੁਕਤ ਕੀਤਾ ਜਾ ਚੁੱਕਾ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿੱਚ ਹੁਣ ਤੱਕ 2861 ਲਾਭਪਾਤਰੀਆਂ ਦੇ ਪਖਾਨੇ ਬਣਾਉਣ ਦਾ ਕੰਮ ਕੀਤਾ ਜਾ ਚੁੱਕਾ  
ਮੁਕੰਮਲ

ਤਰਨਤਾਰਨ, 24 ਨਵੰਬਰ :

ਸਵੱਛ ਭਾਰਤ ਅਭਿਆਨ ਦੇ ਤਹਿਤ ਚਲਾਈ ਗਈ ਮੁਹਿੰਮ ਅਧੀਨ ਜ਼ਿਲ੍ਹਾ ਤਰਨਤਾਰਨ ਦੇ 417 ਪਿੰਡਾਂ ਨੂੰ ਸ਼ੈਚ ਮੁਕਤ ਕੀਤਾ ਜਾ ਚੁੱਕਾ ਹੈ ਅਤੇ ਇਸ ਸਕੀਮ ਅਧੀਨ ਵੱਖ-ਵੱਖ ਪਿੰਡਾਂ ਦੇ ਯੋਗ ਲਾਭਪਾਤਰੀਆਂ ਦੇ ਘਰਾਂ ਵਿੱਚ ਪਖਾਨੇ ਬਣਾਉਣ ਦਾ ਕੰਮ ਵੱਡੇ ਪੱਧਰ 'ਤੇ ਜਾਰੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਤਹਿਤ ਜ਼ਿਲ੍ਹੇ ਨੂੰ ਸ਼ੈਚ ਮੁਕਤ ਕਰਨ ਲਈ ਜ਼ਿਲ੍ਹੇ ਦੇ 549 ਪਿੰਡਾਂ ਵਿੱਚ ਲਗਭਗ 44536 ਪਖਾਨੇ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ।



ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 10 ਹਜ਼ਾਰ 319 ਲਾਭਪਾਤਰੀਆਂ ਦੇ ਪਖਾਨੇ ਬਣਾਉਣ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ ਅਤੇ ਹੁਣ ਤੱਕ 2861 ਲਾਭਪਾਤਰੀਆਂ ਦੇ ਪਖਾਨੇ ਬਣਾਉਣ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨਤਾਰਨ ਲਈ 17 ਕਰੋੜ 10 ਲੱਖ ਰੁਪਏ ਦਾ ਫੰਡ ਪ੍ਰਾਪਤ ਹੋਇਆ ਸੀ, ਜਿਸ ਵਿੱਚੋਂ ਹੁਣ ਤੱਕ ਲਾਭਪਾਤਰੀਆਂ ਨੂੰ ਪਖਾਨੇ ਬਣਾਉਣ ਲਈ 9 ਕਰੋੜ 69 ਲੱਖ 66 ਹਜ਼ਾਰ ਰੁਪਏ ਦੀ ਰਾਸ਼ੀ ਦੀ ਅਦਾਇਗੀ ਬੈਂਕ ਖਾਤਿਆਂ ਰਾਹੀਂ ਸਿੱਧੇ ਤੌਰ 'ਤੇ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਿੰਡ ਪੱਧਰ 'ਤੇ ਬਣਾਈਆਂ ਨਿਗਰਾਨ ਕਮੇਟੀਆਂ ਅਤੇ ਸਾਬਕਾ ਫ਼ੌਜੀਆਂ ਵੱਲੋਂ ਖੁੱਲ੍ਹੇ ਵਿੱਚ ਪਖਾਨੇ ਜਾਣ ਵਾਲੇ ਲੋਕਾਂ ਦੀ ਪਛਾਣ ਕੀਤੀ ਗਈ ਸੀ, ਜਿਨ੍ਹਾਂ ਦਾ ਪਹਿਲ ਦੇ ਆਧਾਰ 'ਤੇ ਪਖਾਨੇ ਬਣਾਉਣ ਦਾ ਕੰਮ ਸ਼ੁਰੂ ਕੀਤਾ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਤਹਿਤ ਪਿੰਡਾਂ ਦੇ ਲੋੜਵੰਦ ਲੋਕਾਂ ਨੂੰ ਮੁਫਤ ਪਖਾਨੇ ਬਣਾ ਕੇ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਯੋਗ ਲਾਭਪਾਤਰੀ ਵੱਲੋਂ ਪਖਾਨੇ ਦੀ ਉਸਾਰੀ ਆਪ ਹੀ ਕਰਵਾਉਣੀ ਹੁੰਦੀ ਹੈ ਅਤੇ ਪਖਾਨੇ ਦੀ ਉਸਾਰੀ ਲਈ ਸਰਕਾਰ ਵੱਲੋਂ 3 ਕਿਸਤਾਂ ਵਿੱਚ 15000 ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾਂਦੀ ਹੈ।

-----